

ਆਸਾ ॥

Aasaa:

ਫੀਲੁ ਰਬਾਬੀ ਬਲਦੁ ਪਖਾਵਜ ਕਉਆ ਤਾਲ ਬਜਾਵੈ ॥

The elephant is the guitar player, the ox is the drummer, and the crow plays the cymbals.

ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥੧॥

Putting on the skirt, the donkey dances around, and the water buffalo performs devotional worship. ||1||

ਰਾਜਾ ਰਾਮ ਕਕਰੀਆ ਬਰੇ ਪਕਾਏ ॥

The Lord, the King, has cooked the cakes of ice,

ਕਿਨੈ ਬੁਝਨਹਾਰੈ ਖਾਏ ॥੧॥ ਰਹਾਉ ॥

but only the rare man of understanding eats them. ||1||Pause||

ਬੈਠਿ ਸਿੰਘ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥

Sitting in his den, the lion prepares the betel leaves, and the muskrat brings the betel nuts.

ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੁਆ ਸੰਖੁ ਬਜਾਵੈ ॥੨॥

Going from house to house, the mouse sings the songs of joy, and the turtle blows on the conch-shell. ||2||

ਬੰਸ ਕੇ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥

The son of the sterile woman goes to get married, and the golden canopy is spread out for him.

ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥੩॥

He marries a beautiful and enticing young woman; the rabbit and the lion sing their praises. ||3||

ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥

Says Kabear, listen, O Saints - the ant has eaten the mountain.

ਕਛੁਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥੪॥੬॥

The turtle says, "I need a burning coal, also." Listen to this mystery of the Shabad. ||4||6||